



Department of Health/ਸਿਹਤ ਵਿਭਾਗ
Copy of Interim Medico Legal Report
ਅੰਤਰਿਮ ਮੈਡੀਕੋ ਲੀਗਲ ਰਿਪੋਰਟ ਦੀ ਕਾਪੀ

Official Use Only ਕੇਵਲ ਦਫਤਰੀ ਵਰਤੋਂ ਲਈ

ਆਰ ਟੀ ਐਸ ਸਰਵਿਸ ਕੋਡ /RTS Service: 20

Application Number / ਅਰਜ਼ੀ ਨੰਬਰ :		Date of Application / ਅਰਜ਼ੀ ਦੀ ਮਿਤੀ	
Name of Block & Tehsil /ਬਲਾਕ /ਤਹਿਸੀਲ ਦਾ ਨਾਂ			

Fields marked with asterisk (*) are mandatory/ ਜਿਹੜੇ ਫੀਲਡ ਤੇ ਤਾਰਾ ਚਿੰਨ੍ਹ (*) ਲਗਿਆ ਹੈ, ਉਹ ਭਰਨੇ ਜ਼ਰੂਰੀ ਹਨ

Part – 1 Personal Details / ਵਿਅਕਤੀਗਤ ਵੇਰਵਾ

Details of Person Filling the Application Form / ਅਰਜ਼ੀ ਫਾਰਮ ਭਰਨ ਵਾਲੇ ਵਿਅਕਤੀ ਦਾ ਵੇਰਵਾ			
1. Name / ਬਿਨੈਕਾਰ ਦਾ ਨਾਂ		Self Attested Photo of Beneficiary ਲਾਭਪਾਤਰ ਦੀ ਸਵੈ-ਤਸਦੀਕਸ਼ੁਦਾ ਫੋਟੋ	
2. Address / ਬਿਨੈਕਾਰ ਦਾ ਪਤਾ			
3. Relation with Beneficiary / ਬਿਨੈਕਾਰ ਦਾ ਲਾਭਪਾਤਰ ਨਾਲ ਰਿਸ਼ਤਾ			
Personal Data of Beneficiary / ਲਾਭਪਾਤਰ ਦਾ ਵਿਅਕਤੀਗਤ ਡਾਟਾ			
4. Name / ਨਾਂ *			
5. Gender / ਲਿੰਗ *	Male / ਪੁਰਸ਼	Female / ਔਰਤ	
6. Date of birth / ਜਨਮ ਮਿਤੀ		7. Age (if Date of birth not known)/ ਉਮਰ (ਜੇਕਰ ਜਨਮ ਮਿਤੀ ਨਹੀਂ ਪਤਾ)	
8. Place of Birth / ਜਨਮ ਅਸਥਾਨ			
9. Father's Name / ਪਿਤਾ ਦਾ ਨਾਂ *			
10. Mother's Name / ਮਾਤਾ ਦਾ ਨਾਂ			
11. Address / ਪਤਾ *			
PIN Code / ਪਿੰਨ ਕੋਡ		District / ਜ਼ਿਲ੍ਹਾ *	
12. Marital Status / ਵਿਆਹ ਸਥਿਤੀ		13. Spouse Name / ਪਤੀ / ਪਤਨੀ ਦਾ ਨਾਂ	
14. Email ID / ਈਮੇਲ ਆਈ ਡੀ		15. Contact Phone Number /ਸੰਪਰਕ ਲਈ ਫੋਨ ਨੰਬਰ *	
16. Voter ID Card Number / ਵੋਟਰ ਆਈ ਡੀ ਕਾਰਡ ਨੰਬਰ			
17. Aadhaar Number (UID) / ਆਧਾਰ ਨੰਬਰ (ਯੂ ਆਈ ਡੀ)		Aadhaar Enrollment Number (if Aadhaar not issued)/ ਆਧਾਰ ਇਨਰੋਲਮੈਂਟ ਨੰਬਰ (ਜੇਕਰ ਆਧਾਰ ਨੰਬਰ ਜਾਰੀ ਨਹੀਂ ਹੋਇਆ)	

Part – 2 Service Details / ਸੇਵਾ ਦਾ ਵੇਰਵਾ

Application Details / ਅਰਜ਼ੀ ਦਾ ਵੇਰਵਾ	
18. Mode of Delivery of Service/ ਸੇਵਾ ਦੀ ਅਦਾਇਗੀ ਦਾ ਤਰੀਕਾ *	<input type="checkbox"/> Sewa Kendra / ਸੇਵਾ ਕੇਂਦਰ <input type="checkbox"/> By Post/ ਡਾਕ ਦੁਆਰਾ
19. Application processing Office / ਅਰਜ਼ੀ ਕਾਰਵਾਈ ਦਫ਼ਤਰ	
Service Details / ਸੇਵਾ ਦਾ ਵੇਰਵਾ	



20. Name of beneficiary, if not applicant. (Adhaar No. of beneficiary, Attach Copy/ ਲਾਭਪਾਤਰ ਦਾ ਨਾਂ ਜੇਕਰ ਬਿਨੈਕਾਰ ਨਹੀਂ ਲਾਭਪਾਤਰ ਦਾ ਆਧਾਰ ਨੰ: ਨਾਲ ਲਗਾਇਆ ਜਾਵੇ	
21. Relationship with applicant/ ਬਿਨੈਕਾਰ ਨਾਲ ਰਿਸ਼ਤਾ	
22. Date & Time of examination of patient/ ਮਰੀਜ਼ ਦੇ ਨਿਰੀਖਣ ਦੀ ਮਿਤੀ ਅਤੇ ਸਮਾਂ	
23. Name of Hospital/Medical Institute where Medico Legal examination was done//ਹਸਪਤਾਲ/ਮੈਡੀਕਲ ਸੰਸਥਾ ਦਾ ਨਾਮ (ਜਿਥੇ ਮੈਡੀਕੋ ਲੀਗਲ ਨਰੀਖਣ ਕੀਤਾ ਗਿਆ)	

Part -3 List of Required Documents / ਜ਼ਰੂਰੀ ਦਸਤਾਵੇਜ਼ਾਂ ਦੀ ਸੂਚੀ . Please tick (√) the document attached / ਕਿਰਪਾ ਕਰਕੇ ਨੱਥੀ ਦਸਤਾਵੇਜ਼ਾਂ ਨੂੰ ਟਿੱਕ (√) ਕਰੋ

1	Fee receipt (as applicable)/ ਫੀਸ ਰਸੀਦ (ਜਿਵੇਂ ਲਾਗੂ ਯੋਗ ਹੋਵੇ)	
---	---	--

I confirm that I have been residing in India for at least 182 days in the preceding 12 months & information (including biometrics) provided by me to the UIDAI is my own and is true, correct and accurate. I am aware that my information including biometrics will be used for generation of Aadhaar and authentication. I understand that my identity information (except core biometric) may be provided to an agency only with my consent during authentication or as per the provisions of the Aadhaar Act. I have a right to access my identity information (except core biometrics) following the procedure laid down by UIDAI. / ਮੈਂ ਤਸਦੀਕ ਕਰਦਾ ਹਾਂ ਕਿ ਮੈਂ ਪਿਛਲੇ 12 ਮਹੀਨਿਆਂ ਵਿੱਚ ਘੱਟੋਘੱਟ 182 ਦਿਨਾਂ ਤੋਂ ਭਾਰਤ ਵਿੱਚ ਰਹਿ ਰਿਹਾ ਹਾਂ ਅਤੇ ਮੇਰੇ ਵਲੋਂ ਯੂਆਈਏਡੀਆਈ ਨੂੰ ਦਿੱਤੀ ਗਈ ਸੂਚਨਾ (ਸਮੇਤ ਬਾਇਓਮੈਟ੍ਰਿਕ) ਠੀਕ ਵਾ ਦਰੁੱਸਤ ਹੈ । ਮੈਂ ਇਸ ਤੱਥ ਤੋਂ ਜਾਣੂ ਹਾਂ ਕਿ ਮੇਰੀ ਸੂਚਨਾ (ਸਮੇਤ ਬਾਇਓਮੈਟ੍ਰਿਕ) ਪ੍ਰਮਾਣਿਕ ਅਤੇ ਅਧਾਰ ਬਣਾਉਣ ਲਈ ਵਰਤੀ ਜਾਵੇਗੀ । ਮੈਨੂੰ ਪਤਾ ਹੈ ਕਿ ਪ੍ਰਮਾਣਿਕਤਾ ਦੌਰਾਨ ਮੇਰੀ ਇਹ ਸੂਚਨਾ (ਸਿਵਾਏ ਕੋਰ ਬਾਇਓਮੈਟ੍ਰਿਕ ਦੇ), ਕਿਸੇ ਵੀ ਏਜੰਸੀ ਨੂੰ ਮੇਰੀ ਸਹਿਮਤੀ ਨਾਲ ਜਾਂ ਅਧਾਰ ਐਕਟ ਦੇ ਉਪਬੰਧਾਂ ਅਨੁਸਾਰ ਹੀ ਪ੍ਰਦਾਨ ਕੀਤੀ ਜਾਵੇਗੀ । ਯੂਆਈਏਡੀਆਈ ਵਲੋਂ ਨਿਰਧਾਰਤ ਪ੍ਰਕਿਰਿਆ ਅਪਣਾਉਣ ਉਪਰੰਤ ਮੈਨੂੰ ਆਪਣੀ ਇਸ ਸੂਚਨਾ (ਸਿਵਾਏ ਕੋਰ ਬਾਇਓਮੈਟ੍ਰਿਕ ਦੇ) ਤੱਕ ਪਹੁੰਚ ਦਾ ਹੱਕ ਹਾਸਲ ਹੈ ਅਤੇ ਮੈਂ ਸੱਚੇ ਦਿਲੋਂ ਬਿਆਨ ਕਰਦਾ / ਕਰਦੀ ਹਾਂ ਕਿ ਉੱਕਤ ਵੇਰਵੇ ਸਹੀ ਹਨ ਅਤੇ ਕੋਈ ਜਾਣਕਾਰੀ ਛੁਪਾਉਣੇ ਗਲਤ ਬਿਆਨੀ ਲਈ ਮੈਂ ਨਿੱਜੀ ਤੌਰ ਤੇ ਜ਼ਿੰਮੇਵਾਰ ਹੋਵਾਂਗਾ / ਹੋਵਾਂਗੀ

Citizen's Signature / ਬਿਨੈਕਾਰ ਦੇ ਹਸਤਾਖਰ



Feed Back Form/ ਫੀਡਬੈਕ ਫਾਰਮ

<p>1. Is there any unnecessary information being asked in the Form?/ ਕੀ ਕੀ ਫਾਰਮ ਵਿੱਚ ਕੋਈ ਵੀ ਬੇਲੋੜੀ ਜਾਣਕਾਰੀ ਮੰਗੀ ਗਈ ਹੈ ?</p>	<p><input type="checkbox"/> Yes / ਹਾਂ <input type="checkbox"/> No / ਨਹੀਂ</p>
<p>If Yes, Please specify the detail/ ਜੇਕਰ ਹਾਂ, ਤਾਂ ਵੇਰਵਾ ਦਿਉ</p>	
<p></p>	
<p>2. Is any vague information being asked in the form?/ ਕੀ ਫਾਰਮ ਵਿੱਚ ਕੀ ਕੀ ਕੋਈ ਵੀ ਅਸਪਸ਼ਟ ਜਾਣਕਾਰੀ ਮੰਗੀ ਗਈ ਹੈ ?</p>	<p><input type="checkbox"/> Yes / ਹਾਂ <input type="checkbox"/> No / ਨਹੀਂ</p>
<p>If Yes, Please specify the details/ ਜੇਕਰ ਹਾਂ, ਤਾਂ ਵੇਰਵਾ ਦਿਉ</p>	
<p></p>	
<p>3. Is the space provided in the form sufficient for filling up the required information?/ ਕੀ ਫਾਰਮ ਵਿੱਚ ਮੁਹੱਈਆ ਥਾਂ ਲੋੜੀਂਦੀ ਜਾਣਕਾਰੀ ਭਰਨ ਲਈ ਕਾਫ਼ੀ ਹੈ</p>	<p><input type="checkbox"/> Yes / ਹਾਂ <input type="checkbox"/> No / ਨਹੀਂ</p>
<p>If No, Please specify the details/ ਜੇਕਰ ਨਾਂ, ਤਾਂ ਵੇਰਵਾ ਦਿਉ</p>	
<p></p>	
<p>4. Any other suggestion you may like to make, Please specify / ਕੋਈ ਹੋਰ ਸੁਝਾਅ ਦੇਣਾ ਚਾਹੁੰਦੇ ਹੋ ਤਾਂ ਵੇਰਵਾ ਦਿਉ</p>	
<p></p>	